

ਭੈਰਉ ਮਹਲਾ ੫ ॥

Bhairao, Fifth Mehl:

ਮੋਹਿ ਦੁਹਾਗਨਿ ਆਪਿ ਸੀਗਾਰੀ ॥

I was discarded and abandoned, but He has embellished me.

ਰੂਪ ਰੰਗ ਦੇ ਨਾਮਿ ਸਵਾਰੀ ॥

He has blessed me with beauty and His Love; through His Name, I am exalted.

ਮਿਟਿਓ ਦੁਖੁ ਅਰੁ ਸਗਲ ਸੰਤਾਪ ॥

All my pains and sorrows have been eradicated.

ਗੁਰ ਹੋਏ ਮੇਰੇ ਮਾਈ ਬਾਪ ॥੧॥

The Guru has become my Mother and Father. ||1||

ਸਖੀ ਸਹੇਰੀ ਮੇਰੈ ਗ੍ਰੁਸਤਿ ਅਨੰਦ ॥

O my friends and companions, my household is in bliss.

ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ ॥

Granting His Grace, my Husband Lord has met me. ||1||Pause||

ਤਪਤਿ ਬੁਝੀ ਪੂਰਨ ਸਭ ਆਸਾ ॥

The fire of desire has been extinguished, and all my desires have been fulfilled.

ਮਿਟੇ ਅੰਧੇਰ ਭਏ ਪਰਗਾਸਾ ॥

The darkness has been dispelled, and the Divine Light blazes forth.

ਅਨਹਦ ਸਬਦ ਅਚਰਜ ਬਿਸਮਾਦ ॥

The Unstruck Sound-current of the Shabad, the Word of God, is wondrous and amazing!

ਗੁਰੁ ਪੂਰਾ ਪੂਰਾ ਪਰਸਾਦ ॥੨॥

Perfect is the Grace of the Perfect Guru. ||2||

ਜਾ ਕਉ ਪ੍ਰਗਟ ਭਏ ਗੋਪਾਲ ॥

That person, unto whom the Lord reveals Himself

ਤਾ ਕੈ ਦਰਸਨਿ ਸਦਾ ਨਿਹਾਲ ॥

- by the Blessed Vision of his Darshan, I am forever enraptured.

ਸਰਬ ਗੁਣਾ ਤਾ ਕੈ ਬਹੁਤੁ ਨਿਧਾਨ ॥

He obtains all virtues and so many treasures.

ਜਾ ਕਉ ਸਤਿਗੁਰਿ ਦੀਓ ਨਾਮੁ ॥੩॥

The True Guru blesses him with the Naam, the Name of the Lord. ||3||

ਜਾ ਕਉ ਭੇਟਿਓ ਠਾਕੁਰੁ ਅਪਨਾ ॥

That person who meets with his Lord and Master

ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥

- his mind and body are cooled and soothed, chanting the Name of the Lord,  
Har, Har.

ਕਹੁ ਨਾਨਕ ਜੋ ਜਨ ਪ੍ਰਭ ਭਾਏ ॥

Says Nanak, such a humble being is pleasing to God;

ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥

only a rare few are blessed with the dust of his feet. ||4||14||27||